

ਭੈਰਉ ਮਹਲਾ ੫ ॥ ਨਿਰਧਨ ਕਉ ਤੁਮ ਦੇਵਹੁ ਧਨਾ ॥ ਅਨਿਕ ਪਾਪ ਜਾਹਿ ਨਿਰਮਲ ਮਨਾ ॥ ਸਗਲ  
ਮਨੋਰਥ ਪੂਰਨ ਕਾਮ ॥ ਭਗਤ ਅਪੁਨੇ ਕਉ ਦੇਵਹੁ ਨਾਮ ॥੧॥ ਸਫਲ ਸੇਵਾ ਗੋਪਾਲ ਰਾਇ ॥ ਕਰਨ  
ਕਰਾਵਨਹਾਰ ਸੁਆਮੀ ਤਾ ਤੇ ਬਿਰਥਾ ਕੋਇ ਨ ਜਾਇ ॥੧॥ ਰਹਾਉ ॥ ਰੋਗੀ ਕਾ ਪ੍ਰਭ ਖੰਡਹੁ ਰੋਗੁ ॥  
ਦੁਖੀਏ ਕਾ ਮਿਟਾਵਹੁ ਪ੍ਰਭ ਸੋਗੁ ॥ ਨਿਥਾਵੇ ਕਉ ਤੁਮ ਥਾਨਿ ਬੈਠਾਵਹੁ ॥ ਦਾਸ ਅਪਨੇ ਕਉ ਭਗਤੀ  
ਲਾਵਹੁ ॥੨॥ ਨਿਮਾਣੇ ਕਉ ਪ੍ਰਭ ਦੇਤੋ ਮਾਨੁ ॥ ਮੂੜ ਮੁਗਧੁ ਹੋਇ ਚਤੁਰ ਸੁਗਿਆਨੁ ॥ ਸਗਲ  
ਭਇਆਨ ਕਾ ਭਉ ਨਸੈ ॥ ਜਨ ਅਪਨੇ ਕੈ ਹਰਿ ਮਨਿ ਬਸੈ ॥੩॥ ਪਾਰਬ੍ਰਹਮ ਪ੍ਰਭ ਸੁਖ ਨਿਧਾਨ ॥  
ਤਤੁ ਗਿਆਨੁ ਹਰਿ ਅੰਮ੍ਰਿਤ ਨਾਮ ॥ ਕਰਿ ਕਿਰਪਾ ਸੰਤ ਟਹਲੈ ਲਾਏ ॥ ਨਾਨਕ ਸਾਧੂ ਸੰਗਿ ਸਮਾਏ  
॥੪॥੨੩॥੩੬॥ {ਪੰਨਾ 1146}

ਪਦਅਰਥ:- ਨਿਰਧਨ ਕਉ—ਕੰਗਾਲ ਨੂੰ ਦੇਵਹੁ—ਤੂੰ ਦੋਂਦਾ ਹੈ। ਧਨਾ—ਨਾਮ-ਧਨ। ਜਾਹਿ—ਦੂਰ ਹੋ ਜਾਂਦੇ  
ਹਨ। ਨਿਰਮਲ—ਪਵਿੱਤਰ। ਮਨੋਰਥ—ਲੋੜਾਂ।1।

ਸੇਵਾ—ਭਗਤੀ। ਸਫਲ—ਫਲ ਦੇਣ ਵਾਲੀ। ਕਰਾਵਨਹਾਰ—(ਜੀਵਾਂ ਪਾਸੋਂ) ਕਰਾ ਸਕਣ ਵਾਲਾ। ਤਾ ਤੇ—ਉਸ  
(ਪ੍ਰਭੂ ਦੇ ਦਰ) ਤੋਂ ਬਿਰਥਾ—ਖਾਲੀ, ਬੇ-ਮੁਰਾਦ।1। ਰਹਾਉ।

ਪ੍ਰਭ—ਹੇ ਪ੍ਰਭੂ! ਖੰਡਹੁ—ਤੂੰ ਨਾਸ ਕਰਦਾ ਹੈ। ਸੋਗੁ—ਗਮ। ਥਾਨਿ—(ਇੱਜ਼ਤ ਵਾਲੀ) ਥਾਂ ਤੇ।2।

ਦੇਤੋ—ਤੂੰ ਦੋਂਦਾ ਹੈ। ਮਾਨੁ—ਆਦਰ। ਮੂੜ ਮੁਗਧੁ—ਮਹਾਂ ਮੂਰਖ। ਚਤੁਰ—ਸਿਆਣਾ। ਸੁਗਿਆਨੁ—ਗਿਆਨ-  
ਵਾਨ। ਭਇਆਨ—ਡਰ ਦੇਣ ਵਾਲੇ, ਡਰਾਣ ਵਾਲੇ। ਭਉ—ਡਰ। ਜਨ ਕੈ ਮਨਿ—ਜਨ ਦੇ ਮਨ ਵਿਚ।3।

ਨਿਧਾਨ—ਖਜ਼ਾਨਾ। ਗਿਆਨੁ—ਆਤਮਕ ਜੀਵਨ ਦੀ ਸੂਝ। ਅੰਮ੍ਰਿਤ—ਆਤਮਕ ਜੀਵਨ ਦੇਣ ਵਾਲਾ। ਕਰਿ—  
ਕਰ ਕੇ। ਲਾਏ—ਲਾਂਦਾ ਹੈ। ਸੰਗਿ—ਸੰਗਤ ਵਿਚ। ਸਮਾਏ—ਲੀਨ ਰਹਿੰਦਾ ਹੈ।4।

ਅਰਥ:- ਹੇ ਭਾਈ! ਸ੍ਰਿਸ਼ਟੀ ਦੇ ਪਾਲਕ-ਪ੍ਰਭੂ-ਪਾਤਿਸ਼ਾਹ ਦੀ ਭਗਤੀ (ਸਦਾ) ਫਲ ਦੇਣ ਵਾਲੀ ਹੈ। ਉਹ ਮਾਲਕ-ਪ੍ਰਭੂ  
ਸਭ ਕੁਝ ਕਰਨ ਦੀ ਸਮਰਥਾ ਵਾਲਾ ਹੈ ਤੇ ਜੀਵਾਂ ਪਾਸੋਂ ਸਭ ਕੁਝ ਕਰਾ ਸਕਦਾ ਹੈ, ਉਸ ਦੇ ਦਰ ਤੋਂ ਕੋਈ ਜੀਵ  
ਖਾਲੀ ਨਹੀਂ ਜਾਂਦਾ।1। ਰਹਾਉ।

ਹੇ ਪ੍ਰਭੂ! ਤੂੰ (ਜਿਸ) ਕੰਗਾਲ ਨੂੰ (ਆਪਣਾ ਨਾਮ-) ਧਨ ਦੋਂਦਾ ਹੈ, ਉਸ ਦੇ ਅਨੇਕਾਂ ਪਾਪ ਦੂਰ ਹੋ ਜਾਂਦੇ ਹਨ, ਉਸ ਦਾ  
ਮਨ ਪਵਿੱਤਰ ਹੋ ਜਾਂਦਾ ਹੈ, ਉਸ ਦੀਆਂ ਸਾਰੀਆਂ ਮੰਗਾਂ ਪੂਰੀਆਂ ਹੋ ਜਾਂਦੀਆਂ ਹਨ, ਉਸ ਦੇ ਸਾਰੇ ਕੰਮ ਸਿਰੇ ਚੜ੍ਹ  
ਜਾਂਦੇ ਹਨ। ਹੇ ਪ੍ਰਭੂ! ਤੂੰ ਆਪਣੇ ਭਗਤ ਨੂੰ (ਆਪ ਹੀ) ਆਪਣਾ ਨਾਮ ਦੋਂਦਾ ਹੈ।1।

ਹੇ ਪ੍ਰਭੂ! ਤੂ (ਆਪਣਾ ਨਾਮ-ਦਾਰੂ ਦੇ ਕੇ) ਰੋਗੀ ਦਾ ਰੋਗ ਨਾਸ ਕਰ ਦੋਂਦਾ ਹੈ, ਦੁਖੀਏ ਦਾ ਗਮ ਮਿਟਾ ਦੋਂਦਾ ਹੈ, ਜਿਸ  
ਨੂੰ ਕਿਤੇ ਭੀ ਸਹਾਰਾ ਨਹੀਂ ਮਿਲਦਾ ਤੂੰ ਉਸ ਨੂੰ (ਆਪਣਾ ਨਾਮ ਬਖਸ਼ ਕੇ) ਇੱਜ਼ਤ ਵਾਲੀ ਥਾਂ ਤੇ ਬਿਠਾ ਦੋਂਦਾ ਹੈ। ਹੇ  
ਪ੍ਰਭੂ! ਆਪਣੇ ਸੇਵਕ ਨੂੰ ਤੂੰ ਆਪ ਹੀ ਆਪਣੀ ਭਗਤੀ ਵਿਚ ਜੋੜਦਾ ਹੈ।2।

ਹੇ ਪ੍ਰਭੂ! ਜਿਸ ਮਨੁੱਖ ਨੂੰ ਕਿਤੇ ਭੀ ਆਦਰ-ਸਤਕਾਰ ਨਹੀਂ ਮਿਲਦਾ, ਉਸ ਨੂੰ ਤੂੰ (ਆਪਣੀ ਭਗਤੀ ਦੀ ਦਾਤਿ ਦੇ ਕੇ  
ਹਰ ਥਾਂ) ਇੱਜ਼ਤ ਬਖਸ਼ਦਾ ਹੈ, (ਤੇਰੀ ਭਗਤੀ ਦੀ ਬਰਕਤਿ ਨਾਲ) ਮਹਾਂ ਮੂਰਖ ਮਨੁੱਖ ਸਿਆਣਾ ਹੋ ਜਾਂਦਾ ਹੈ  
ਗਿਆਨਵਾਨ ਹੋ ਜਾਂਦਾ ਹੈ, (ਉਸ ਦੇ ਮਨ ਵਿਚੋਂ) ਸਾਰੇ ਡਰਾਣ ਵਾਲਿਆਂ ਦਾ ਡਰ ਦੂਰ ਹੋ ਜਾਂਦਾ ਹੈ। ਹੇ ਭਾਈ!  
ਪਰਮਾਤਮਾ ਆਪਣੇ ਸੇਵਕ ਦੇ (ਸਦਾ) ਮਨ ਵਿਚ ਵੱਸਦਾ ਹੈ।3।

ਹੇ ਨਾਨਕ! ਪਰਮੇਸਰ ਪ੍ਰਭੂ ਸਾਰੇ ਸੁਖਾਂ ਦਾ ਖਜ਼ਾਨਾ ਹੈ, ਉਸ ਦਾ ਆਤਮਕ ਜੀਵਨ ਦੇਣ ਵਾਲਾ ਨਾਮ ਆਤਮਕ  
ਜੀਵਨ ਦੀ ਸੂਝ ਦੋਂਦਾ ਹੈ ਰਾਜ ਸਮਝਾਂਦਾ ਹੈ। ਮਿਹਰ ਕਰ ਕੇ ਜਿਸ ਮਨੁੱਖ ਨੂੰ ਉਹ ਆਪ ਸੰਤ ਜਨਾਂ ਦੀ ਸੇਵਾ ਵਿਚ

ਜੋੜਦਾ ਹੈ, ਉਹ ਮਨੁੱਖ (ਸਦਾ) ਸਾਧ ਸੰਗਤਿ ਵਿਚ ਟਿਕਿਆ ਰਹਿੰਦਾ ਹੈ।4। 23। 36।